

ਫੈਸਲਾ

 Ursula Nafula

 Vusi Malindi


 Anu Gill

 Punjabi


 Level 2

(imageless edition)






ਮੇਰੇ ਪਿੰਡ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਨ।।
ਅਸੀਂ ਇੱਕ ਟੂਟੀ ਤੋਂ ਪਾਣੀ ਲਿਆਉਣ ਲਈ ਲੰਬੀ
ਲਾਈਨ ਬਣਾਉਂਦੇ ਸੀ।




ਅਸੀਂ ਹੋਰਾਂ ਦੇ ਦਾਨ ਕੀਤੇ ਭੋਜਨ ਦੀ ਉਡੀਕ ਕਰਦੇ
ਸੀ।

ਅਸੀਂ ਚੋਰਾਂ ਕਰਕੇ ਆਪਣੇ ਘਰ ਨੂੰ ਸਦੇਹਾਂ ਜਿੰਦਰਾ ਲਾ
ਲੈਂਦੇ ਸੀ।


ਕਈ ਬੱਚੇ ਸਕੂਲ ਜਾਣਾਂ ਛੱਡ ਦਿੰਦੇ ਸਨ।




ਨੌਜਵਾਨ ਕੁੜੀਆਂ ਹੋਰ ਪਿੰਡਾਂ ਵਿੱਚ ਨੌਕਰ ਦਾ ਕੰਮ
ਕਰਦੀਆਂ ਸਨ।




ਨੌਜਵਾਨ ਮੁੰਡੇ ਪਿੰਡ ਦੇ ਆਲੇ-ਦੁਆਲੇ ਘੁੰਮਦੇ, ਜਦਕਿ
ਹੋਰ ਲੋਕ ਖੇਤਾਂ ਵਿੱਚ ਕੰਮ ਕਰਦੇ ਸਨ।




ਜਦ ਹਵਾ ਵਗਦੀ, ਕਚਰੇ ਦੇ ਕਾਗਜ਼ ਰੁੱਖਾਂ ਅਤੇ ਬਾੜਾਂ
ਤੇ ਅਟਕ ਜਾਂਦੇ ਸਨ।




ਲੋਕੀ ਟੁੱਟੇ ਕੱਚ ਤੋਂ ਕੱਟ ਜਾਂਦੇ ਜੋ ਲਾਪਰਵਾਹੀ ਨਾਲ
ਸੁੱਟਿਆ ਹੁੰਦਾ ਸੀ।




ਫਿਰ ਇੱਕ ਦਿਨ, ਟੂਟੀ ਸੁੱਕ ਗਈ ਅਤੇ ਸਾਡੇ ਕੰਟੇਨਰ
ਖਾਲੀ ਹੋ ਗਏ।




ਮੇਰੇ ਪਿਤਾ ਜੀ ਘਰ ਘਰ ਲੋਕਾਂ ਨੂੰ ਪਿੰਡ ਦੀ ਮੀਟਿੰਗ
ਵਿੱਚ ਹਾਜ਼ਰ ਹੋਣ ਲਈ ਸੱਦਾ ਦੇ ਰਹੇ।




ਲੋਕੀ ਇੱਕ ਵੱਡੇ ਦਰਖਤ ਹੇਠ ਇਕੱਠੇ ਹੋਕੇ ਗੱਲ ਸੁਣਨ
ਲਗੇ।




ਮੇਰੇ ਪਿਤਾ ਜੀ ਖੜ੍ਹੇ ਹੋਕੇ ਬੋਲੇ, “ਸਾਨੂੰ ਆਪਣੀਆਂ
ਸਮੱਸਿਆਵਾਂ ਦਾ ਹੱਲ ਕੱਢਣ ਲਈ ਮਿਲ ਕੇ ਕੰਮ ਕਰਨ
ਦੀ ਲੋੜ ਹੈ।”




ਅੱਠ ਸਾਲ ਦੀ ਜੂਮਾ, ਇੱਕ ਰੁੱਖ ਦੇ ਤਣੇ 'ਤੇ ਬੈਠੀ
ਚੀਕੀ “ਮੈਂ ਸਫਾਈ ਦੇ ਨਾਲ ਮਦਦ ਕਰ ਸਕਦੀ ਹਾਂ।”




ਇੱਕ ਔਰਤ ਨੇ ਕਿਹਾ, “ਔਰਤਾਂ ਮੇਰੇ ਨਾਲ ਸ਼ਾਮਲ ਹੋਕੇ
ਭੋਜਨ ਉਗਾ ਸਕਦੀਆਂ ਹਨ।”



ਇੱਕ ਹੋਰ ਆਦਮੀ ਨੇ ਖੜ੍ਹ ਕੇ ਕਿਹਾ, “ਮਨੁੱਖ ਖੂਹ
ਖੇਦਣਗੇ।”



ਸਭ ਨੇ ਇੱਕ ਅਵਾਜ਼ ਵਿੱਚ ਚੀਕਿਆ, “ਸਾਨੂੰ ਸਾਡੀ ਜ਼ਿੰਦਗੀ ਨੂੰ ਬਦਲ ਦੇਣਾ ਚਾਹੀਦਾ ਹੈ।” ਉਸ ਦਿਨ ਤੋਂ, ਅਸੀਂ ਆਪਣੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਮਿਲ ਕੇ ਕੰਮ ਕੀਤਾ।



Storybooks Canada

storybookscanada.ca

डैमला

Written by: Ursula Nafula

Illustrated by: Vusi Malindi

Translated by: Anu Gill

This story originates from the African Storybook (africanstorybook.org) and is brought to you by Storybooks Canada in an effort to provide children's stories in Canada's many languages.



This work is licensed under a Creative Commons
[Attribution 4.0 International License](https://creativecommons.org/licenses/by/4.0/).